

ਸੂਹੀ ਮਹਲਾ ੫ ॥

Soohee, Fifth Mehl:

ਲਾਲਨੁ ਰਾਵਿਆ ਕਵਨ ਗਤੀ ਰੀ ॥

How have you enjoyed your Dear Beloved?

ਸਖੀ ਬਤਾਵਹੁ ਮੁਝਹਿ ਮਤੀ ਰੀ ॥੧॥

O sister, please teach me, please show me. ||1||

ਸੂਹਬ ਸੂਹਬ ਸੂਹਵੀ ॥

Crimson, crimson, crimson - this is the color of the soul-bride,

ਅਪਨੇ ਪ੍ਰੀਤਮ ਕੈ ਰੰਗਿ ਰਤੀ ॥੧॥ ਰਹਾਉ ॥

who is imbued with the Love of her Beloved. ||1||Pause||

ਪਾਵ ਮਲੋਵਉ ਸੰਗਿ ਨੈਨ ਭਤੀਰੀ ॥

I wash Your Feet with my eye-lashes.

ਜਹਾ ਪਠਾਵਹੁ ਜਾਂਉ ਤਤੀ ਰੀ ॥੨॥

Wherever You send me, there I will go. ||2||

ਜਪ ਤਪ ਸੰਜਮ ਦੇਉ ਜਤੀ ਰੀ ॥

I would trade meditation, austerity, self-discipline and celibacy,

ਇਕ ਨਿਮਖ ਮਿਲਾਵਹੁ ਮੋਹਿ ਪ੍ਰਾਨਪਤੀ ਰੀ ॥੩॥

if I could only meet the Lord of my life, for even an instant. ||3||

ਮਾਣੁ ਤਾਣੁ ਅਹੰਬੁਧਿ ਹਤੀ ਰੀ ॥

She who eradicates her self-conceit, power and arrogant intellect,

ਸਾ ਨਾਨਕ ਸੋਹਾਗਵਤੀ ਰੀ ॥੪॥੪॥੧੦॥

O Nanak, is the true soul-bride. ||4||4||10||